

ਸਿਰੀਰਾਗੁ ਮਹਲਾ ੧ ਘਰੁ ੪ ॥ ਕੀਤਾ ਕਹਾ ਕਰੇ ਮਨਿ ਮਾਨੁ ॥ ਦੇਵਣਹਾਰੇ ਕੈ ਹਥਿ ਦਾਨੁ ॥ ਭਾਵੈ  
 ਦੇਇ ਨ ਦੇਈ ਸੋਇ ॥ ਕੀਤੇ ਕੈ ਕਹਿਐ ਕਿਆ ਹੋਇ ॥ ੧॥ ਆਪੇ ਸਚੁ ਭਾਵੈ ਤਿਸੁ ਸਚੁ ॥ ਅੰਧਾ  
 ਕਚਾ ਕਚੁ ਨਿਕਚੁ ॥੧॥ ਰਹਾਉ ॥ ਜਾ ਕੇ ਰੁਖ ਬਿਰਖ ਆਰਾਉ ॥ ਜੇਹੀ ਧਾਤੁ ਤੇਹਾ ਤਿਨ ਨਾਉ ॥  
 ਫੁਲੁ ਭਾਉ ਫਲੁ ਲਿਖਿਆ ਪਾਇ ॥ ਆਪਿ ਬੀਜਿ ਆਪੇ ਹੀ ਖਾਇ ॥੨॥ ਕਚੀ ਕੰਧ ਕਚਾ ਵਿਚਿ ਰਾਜੁ  
 ॥ ਮਤਿ ਅਲੂਣੀ ਫਿਕਾ ਸਾਦੁ ॥ ਨਾਨਕ ਆਣੇ ਆਵੈ ਰਾਸਿ ॥ ਵਿਣੁ ਨਾਵੈ ਨਾਹੀ ਸਾਬਾਸਿ ॥੩॥੨॥  
 {ਪੰਨਾ 25}

ਪਦਅਰਥ:- ਕੀਤਾ—ਪੈਦਾ ਕੀਤਾ ਹੋਇਆ ਜੀਵ। ਮਨਿ—ਮਨ ਵਿਚ। ਕਹਾ ਮਾਨੁ ਕਰੇ—ਕੀਹ ਮਾਣ ਕਰ ਸਕਦਾ  
 ਹੈ? ਕੈ ਹਥਿ—ਦੇ ਹੱਥ ਵਿਚ। ਭਾਵੈ—ਜੇ ਚੰਗਾ ਲੱਗੇ, ਜੇ ਉਸ ਦੀ ਮਰਜ਼ੀ ਹੋਵੇ। ਕੈ ਕਹਿਐ—ਦੇ ਕਹਿਣ ਨਾਲ।1।

ਸਚੁ—ਸਦਾ-ਬਿਰ ਰਹਿਣ ਵਾਲਾ। ਤਿਸੁ—ਉਸ ਨੂੰ। ਅੰਧਾ—ਗਿਆਨ-ਹੀਣ। ਕਚਾ—ਕੱਚਾ, ਹੋਛਾ। ਕਚੁ—  
 ਹੋਛਾ। ਨਿਕਚੁ—ਬਿਲਕੁਲ ਹੋਛਾ।1। ਰਹਾਉ।

ਆਰਾਉ—ਆਰਾਸਤਗੀ, ਸਜਾਵਟ। ਜਾ ਕੇ—ਜਿਸ ਦੇ (ਪੈਦਾ ਕੀਤੇ ਹੋਏ)। ਧਾਤੁ—ਅਸਲਾ। ਭਾਉ—ਭਾਵਨਾ,  
 ਰਚੀ। ਬੀਜਿ—ਬੀਜ ਕੇ। ਖਾਇ—ਖਾਂਦਾ ਹੈ।2।

ਕੰਧ—(ਜੀਵਨ-ਉਸਾਰੀ ਦੀ) ਕੰਧ। ਰਾਜੁ—(ਜੀਵਨ-ਉਸਾਰੀ ਬਣਾਵਣ ਵਾਲਾ) ਮਨ। ਅਲੂਣੀ—ਗੁਣ-ਹੀਣ।  
 ਸਾਦੁ—ਸੁਆਦ (ਭਾਵ, ਜੀਵਨ)। ਆਣੇ ਰਾਸਿ—ਜੇ ਰਾਸਿ ਆਣੇ, ਜੇ ਸੁਧਾਰ ਦੇਵੇ। ਆਵੈ ਰਾਸਿ—ਰਾਸਿ ਆਵੈ,  
 ਸੁਧਰ ਜਾਂਦਾ ਹੈ। ਸਾਬਾਸਿ—ਆਦਰ, ਇੱਜ਼ਤ।3।

ਅਰਥ:- ਪਰਮਾਤਮਾ ਆਪ ਸਦਾ-ਬਿਰ ਰਹਿਣ ਵਾਲਾ ਹੈ, ਉਸ ਨੂੰ ਸਦਾ-ਬਿਰ ਰਹਿਣ ਵਾਲਾ (ਆਪਣਾ ਨਾਮ) ਹੀ  
 ਪਸੰਦ ਆਉਂਦਾ ਹੈ। ਪਰ ਗਿਆਨ-ਹੀਣ ਜੀਵ (ਮਾਇਆ ਦੀ ਮਲਕੀਅਤ ਦੇ ਕਾਰਨ) ਹੋਛਾ ਹੈ, ਸਦਾ ਹੋਛਾ ਹੀ  
 ਟਿਕਿਆ ਰਹਿੰਦਾ ਹੈ (ਪ੍ਰਭੂ ਨੂੰ ਇਹ ਹੋਛਾ-ਪਨ ਪਸੰਦ ਨਹੀਂ ਆ ਸਕਦਾ)।1। ਰਹਾਉ।

(ਦੁਨੀਆ ਦੇ ਪਦਾਰਥਾਂ ਦੀ) ਵੰਡ (ਦੀ ਤਾਕਤ) ਦਾਤਾਰ ਪ੍ਰਭੂ ਦੇ ਆਪਣੇ ਹੱਥ ਵਿਚ ਹੈ, ਪ੍ਰਭੂ ਦਾ ਪੈਦਾ ਕੀਤਾ  
 ਹੋਇਆ ਜੀਵ ਆਪਣੇ ਮਨ ਵਿਚ (ਮਾਇਆ ਦਾ) ਕੀਹ ਮਾਣ ਕਰ ਸਕਦਾ ਹੈ? ਉਸ ਦੀ ਮਰਜ਼ੀ ਹੈ ਕਿ ਧਨ-  
 ਪਦਾਰਥ ਦੇਵੇ ਜਾਂ ਨਾਹ ਦੇਵੇ। ਪੈਦਾ ਕੀਤੇ ਜੀਵ ਦੇ ਆਖਿਆਂ ਕੁਝ ਨਹੀਂ ਬਣ ਸਕਦਾ।1।

ਜਿਸ ਪਰਮਾਤਮਾ ਦੇ (ਪੈਦਾ ਕੀਤੇ ਹੋਏ ਇਹ) ਰੁੱਖ ਬਿਰਖ ਹਨ ਉਹ ਹੀ ਇਹਨਾਂ ਨੂੰ ਸਜਾਵਟ ਦੋਂਦਾ ਹੈ। ਜਿਹੇ ਜਿਹਾ  
 ਰੁੱਖਾਂ ਦਾ ਅਸਲਾ ਹੈ ਤਿਹੇ ਜਿਹਾ ਉਹਨਾਂ ਦਾ ਨਾਮ ਪੈ ਜਾਂਦਾ ਹੈ (ਉਹੋ ਜਿਹੇ ਉਹਨਾਂ ਨੂੰ ਫੁੱਲ ਫਲ ਪੈਂਦੇ ਹਨ)।  
 (ਇਸੇ ਤਰ੍ਹਾਂ ਜਿਹੇ ਜਿਹੀ) ਭਾਵਨਾ ਦਾ ਫੁੱਲ (ਕਿਸੇ ਮਨੁੱਖ ਦੇ ਅੰਦਰ ਹੈ) ਉਸੇ ਅਨੁਸਾਰ ਉਸ ਨੂੰ ਜੀਵਨ-ਫਲ  
 ਲੱਗਦਾ ਹੈ। (ਉਸ ਦਾ ਜੀਵਨ ਬਣਦਾ ਹੈ)। ਹਰੇਕ ਮਨੁੱਖ ਜੋ ਕੁਝ ਆਪ ਬੀਜਦਾ ਹੈ ਆਪ ਹੀ ਖਾਂਦਾ ਹੈ (ਜਿਹੇ ਜਿਹੇ  
 ਕਰਮ ਕਰਦਾ ਹੈ, ਵੈਸਾ ਹੀ ਉਸ ਦਾ ਜੀਵਨ ਉਸਰਦਾ ਹੈ)।2।

ਜਿਸ ਮਨੁੱਖ ਦੇ ਅੰਦਰ ਅੰਞਾਣ ਮਨ (ਜੀਵਨ-ਉਸਾਰੀ ਕਰਨ ਵਾਲਾ) ਰਾਜ—ਕਾਰੀਗਰ ਹੈ, ਉਸ ਦੀ ਜੀਵਨ-  
 ਉਸਾਰੀ ਦੀ ਕੰਧ ਭੀ ਕੱਚੀ (ਕਮਜ਼ੋਰ) ਹੀ ਬਣਦੀ ਹੈ। ਉਸ ਦੀ ਅਕਲ ਭੀ ਫਿੱਕੀ ਤੇ ਉਸ ਦਾ ਸਾਰਾ ਜੀਵਨ ਭੀ  
 ਫਿੱਕਾ (ਬੇ-ਰਸਾ) ਹੀ ਰਹਿੰਦਾ ਹੈ। (ਪਰ ਜੀਵ ਦੇ ਕੀਹ ਵੱਸ?) ਹੇ ਨਾਨਕ! ਜੇ ਪ੍ਰਭੂ ਆਪ ਜੀਵ ਦੇ ਜੀਵਨ ਨੂੰ ਸੁਧਾਰੇ  
 ਤਾਂ ਹੀ ਸੁਧਰਦਾ ਹੈ। (ਨਹੀਂ ਤਾਂ) ਪ੍ਰਭੂ ਦੇ ਨਾਮ ਤੋਂ ਵਾਂਜੇ ਰਹਿ ਕੇ ਉਸ ਦੀ ਹਜ਼ੂਰੀ ਵਿਚ ਆਦਰ ਨਹੀਂ ਮਿਲਦਾ।3।  
 32।